

ਸਿਰੀਰਾਗੁ ਮਹਲਾ ੧ ਘਰੁ ੫ ॥

Siree Raag, First Mehl, Fifth House:

ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥

The Undeceiveable is not deceived by deception. He cannot be wounded by any dagger.

ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥

As our Lord and Master keeps us, so do we exist. The soul of this greedy person is tossed this way and that. ||1||

ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥

Without the oil, how can the lamp be lit? ||1||Pause||

ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥

Let the reading of your prayer book be the oil, and let the Fear of God be the wick for the lamp of this body.

ਸਚੁ ਬੁਝਣੁ ਆਣਿ ਜਲਾਈਐ ॥੨॥

Light this lamp with the understanding of Truth. ||2||

ਇਹੁ ਤੇਲੁ ਦੀਵਾ ਇਉ ਜਲੈ ॥

Use this oil to light this lamp.

ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥

Light it, and meet your Lord and Master. ||1||Pause||

ਇਤੁ ਤਨਿ ਲਾਗੈ ਬਾਣੀਆ ॥

This body is softened with the Word of the Guru's Bani;

ਸੁਖੁ ਹੋਵੈ ਸੇਵ ਕਮਾਣੀਆ ॥

you shall find peace, doing seva (selfless service).

ਸਭ ਦੁਨੀਆ ਆਵਣ ਜਾਣੀਆ ॥੩॥

All the world continues coming and going in reincarnation. ||3||

ਵਿਚਿ ਦੁਨੀਆ ਸੇਵ ਕਮਾਈਐ ॥

In the midst of this world, do seva,

ਤਾ ਦਰਗਹ ਬੈਸਣੁ ਪਾਈਐ ॥

and you shall be given a place of honor in the Court of the Lord.

ਕਹੁ ਨਾਨਕ ਬਾਹ ਲੁਡਾਈਐ ॥੪॥੩੩॥

Says Nanak, swing your arms in joy! ||4||33||